

## Slander

**Guru Arjun:** (from Sukhmani Sahib. Read the entire Ashtapadee on Slander that follows)

**ਸਲੋਕੁ ॥** (279-12)

salok.

Shalok:

**ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥** (279-13, ਗਉੜੀ ਸੁਖਮਨੀ, ਮਃ 5)

sant̄ saran jo jan parai so jan uDhranhaar.

One who seeks the Sanctuary of the Saints shall be saved.

**ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥** (279-13, ਗਉੜੀ ਸੁਖਮਨੀ, ਮਃ 5)

sant̄ kee nindaa naankaa bahur bahur avtaar. ||1||

One who slanders the Saints, O Nanak, shall be reincarnated over and over again. ||1||

**Guru Arjun:**

**ਸਲੋਕ ਮਃ ੫ ॥** (315-1)

salok mehlaa 5.

Shalok, Fifth Mehl:

**ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥** (315-1, ਗਉੜੀ, ਮਃ 5)

rahday khuhday nindak maari-an kar aapay aahar.

By their own efforts, the slanderers have destroyed all remnants of themselves.

**ਸੰਤ ਸਹਾਈ ਨਾਨਕਾ ਵਰਤੈ ਸਭ ਜਾਹਰੁ ॥੧॥** (315-1, ਗਉੜੀ, ਮਃ 5)

sant̄ sahaa-ee naankaa vartai sabh jaahar. ||1||

The Support of the Saints, O Nanak, is manifest, pervading everywhere. ||1||

**ਮਃ ੫ ॥** (315-2)

mehlaa 5.

Fifth Mehl:

**ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥** (315-2, ਗਉੜੀ, ਮਃ 5)

mundhhu bhulay mundh tay kithai paa-in hath.

Those who went astray from the Primal Being in the very beginning - where can they find refuge?

**ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥੨॥** (315-2, ਗਉੜੀ, ਮਃ 5)

tinnaai maaray naankaa je karan kaaran samrath. ||2||

O Nanak, they are struck down by the All-powerful, the Cause of causes. ||2||

**Guru Arjun:**

**ਨਿੰਦਕਿ ਅਹਿਲਾ ਜਨਮੁ ਗਵਾਇਆ ॥** (380-18, ਆਸਾ, ਮਃ 5)

nindak ahilaa janam gavaa-i-aa.

The slanderer loses his life in vain.

**ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥** (380-18, ਆਸਾ, ਮਃ 5)

pahuch na saakai kaahoo baatai aagai tha-ur na paa-i-aa. ||1|| rahaa-o.

He cannot succeed in anything, and in the world hereafter, he finds no place at all. ||1||Pause||

**ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥** (380-19, ਆਸਾ, ਮਃ 5)

kirat̄ pa-i-aa nindak bapuray kaa ki-aa oh karai bichaaraa.

Such is the fate of the wretched slanderer - what can the poor creature do?

**ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥** (380-19, ਆਸਾ, ਮਃ 5)

tahaa bigootaa jah ko-ay na raakhai oh kis peh karay pukaaraa. ||2||

He is ruined there, where no one can protect him; with whom should he lodge his complaint? ||2||

ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ (381-1, ਆਸਾ, ਮਃ 5)

nindak kee gat katahoo<sup>N</sup> naahee khasmai ayvai bhaanaa.

The slanderer shall never attain emancipation; this is the Will of the Lord and Master.

ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥ (381-2, ਆਸਾ, ਮਃ 5)

jo jo nind karay santan kee ti-o santan sukh maanaa. ||3||

The more the Saints are slandered, the more they dwell in peace. ||3||

ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥ (381-2, ਆਸਾ, ਮਃ 5)

santaa tayk tumaaree su-aamee too<sup>N</sup> santan kaa sahaa-ee.

The Saints have Your Support, O Lord and Master; You are the Saints' Help and Support.

ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥ (381-3, ਆਸਾ, ਮਃ 5)

kaho naanak sant har raakhay nindak dee-ay rurhaa-ee. ||4||2||41||

Says Nanak, the Saints are saved by the Lord; the slanderers are drowned in the deep. ||4||2||41||

**Guru Arjun:**

ਪਉੜੀ ॥ (523-19)

pa-orhee.

Pauree:

ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ (523-19, ਗੁਜਰੀ, ਮਃ 5)

nindak maaray tatkaal khin tikan na ditay.

The slanderers are destroyed in an instant; they are not spared for even a moment.

ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥ (523-19, ਗੁਜਰੀ, ਮਃ 5)

parabh daas kaa dukh na khav sakahi farh jonee jutay.

God will not endure the sufferings of His slaves, but catching the slanderers, He binds them to the cycle of reincarnation.

ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ (524-1, ਗੁਜਰੀ, ਮਃ 5)

mathay vaal pachhaarhi-an jam maarag mutay.

Grabbing them by the hair on their heads, the Lord throws them down, and leaves them on the path of Death.

ਦੁਖਿ ਲਗੈ ਬਿਲਾਣਿਆ ਨਰਕਿ ਘੋਰਿ ਸੁਤੇ ॥ (524-1, ਗੁਜਰੀ, ਮਃ 5)

dukh lagai billaani-aa narak ghor sutay.

They cry out in pain, in the darkest of hells.

ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥ (524-1, ਗੁਜਰੀ, ਮਃ 5)

kanth laa-ay daas rakhi-an naanak har satay. ||20||

But hugging His slaves close to His Heart, O Nanak, the True Lord saves them. ||20||

**Guru Arjun:**

ਧਨਾਸਰੀ ਮਹਲਾ ੫ ॥ (675-2)

Dhanaasree mehlaa 5.

Dhanaasree, Fifth Mehl:

ਮੇਰਾ ਲਾਗੋ ਰਾਮ ਸਿਉ ਹੇਤੁ ॥ (675-2, ਧਨਾਸਰੀ, ਮਃ 5)

mayraa laago raam si-o hayt.

I have fallen in love with the Lord.

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ (675-3, ਧਨਾਸਰੀ, ਮਃ 5)

satgur mayraa sadaa sahaa-ee jin dukh kaa kaati-aa kayt. ||1|| rahaa-o.

My True Guru is always my help and support; He has torn down the banner of pain. ||1||Pause||

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ (675-3, ਧਨਾਸਰੀ, ਮਃ 5)

haath day-ay raakhi-o apunaa kar birthaa sagal mitaa-ee.

Giving me His hand, He has protected me as His own, and removed all my troubles.

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ (675-4, ਧਨਾਸਰੀ, ਮਃ 5)

nindak kay mukh kaalay keenay jan kaa aap sahaa-ee. ||1||

He has blackened the faces of the slanderers, and He Himself has become the help and support of His humble servant. ||1||

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ (675-4, ਧਨਾਸਰੀ, ਮਃ 5)

saachaa saahib ho-aa rakhvaalaa raakh lee-ay kanth laa-ay.

The True Lord and Master has become my Saviour; hugging me close in His embrace, He has saved me.

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ (675-5, ਧਨਾਸਰੀ, ਮਃ 5)

nirbha-o bha-ay sadaa sukh maanay naanak har gun gaa-ay. ||2||17||

Nanak has become fearless, and he enjoys eternal peace, singing the Glorious Praises of the Lord.

||2||17||

**Guru Arjun:**

ਧਨਾਸਰੀ ਮਃ ੫ ॥ (683-4)

Dhanaasree mehlaa 5.

Dhanaasree, Fifth Mehl:

ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ (683-4, ਧਨਾਸਰੀ, ਮਃ 5)

jan kee keenee paarbrahm saar.

The Supreme Lord God takes care of His humble servant.

ਨਿੰਦਕ ਟਿਕਨੁ ਨ ਪਾਵਨਿ ਮੂਲੇ ਉਡਿ ਗਏ ਬੇਕਾਰ ॥੧॥ ਰਹਾਉ ॥ (683-4, ਧਨਾਸਰੀ, ਮਃ 5)

nindak tikan na paavan moolay ood ga-ay baykaar. ||1|| rahaa-o.

The slanderers are not allowed to stay; they are pulled out by their roots, like useless weeds.

||1||Pause||

ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥ (683-5, ਧਨਾਸਰੀ, ਮਃ 5)

jah jah daykh-a-u tah tah su-aamee ko-ay na pahuchanhaar.

Wherever I look, there I see my Lord and Master; no one can harm me.

ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰ ॥੧॥ (683-5, ਧਨਾਸਰੀ, ਮਃ 5)

jo jo karai avgi-aa jan kee ho-ay ga-i-aa tat chhaar. ||1||

Whoever shows disrespect to the Lord's humble servant, is instantly reduced to ashes. ||1||

ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ (683-6, ਧਨਾਸਰੀ, ਮਃ 5)

karanhaar rakhvaalaa ho-aa jaa kaa ant na paraavaar.

The Creator Lord has become my protector; He has no end or limitation.

ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥੨॥੨੧॥੫੨॥ (683-6, ਧਨਾਸਰੀ, ਮਃ 5)

naanak daas rakhay parabh apunai nindak kaadhay maar. ||2||21||52||

O Nanak, God has protected and saved His slaves; He has driven out and destroyed the slanderers.

||2||21||52||

**Guru Arjun:**

ਅਪਣੇ ਦਾਸ ਕਉ ਕੰਠਿ ਲਗਾਵੈ ॥ (1138-10, ਭੈਰਉ, ਮਃ 5)

apnay daas ka-o kanth lagaavai.

God hugs His slave close in His Embrace.

ਨਿੰਦਕ ਕਉ ਅਗਨਿ ਮਹਿ ਪਾਵੈ ॥੧॥ (1138-11, ਭੈਰਉ, ਮ: 5)

nindak ka-o agan meh paavai. ||1||

He throws the slanderer into the fire. ||1||

ਪਾਪੀ ਤੇ ਰਾਖੇ ਨਾਰਾਇਣ ॥ (1138-11, ਭੈਰਉ, ਮ: 5)

paapee tay raakhay naaraa-in.

The Lord saves His servants from the sinners.

ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥ (1138-11, ਭੈਰਉ, ਮ: 5)

paapee kee gat kathoo naahee paapee pachi-aa aap kamaa-in. ||1|| rahaa-o.

No one can save the sinner. The sinner is destroyed by his own actions. ||1||Pause||

**Guru Arjun:**

ਭੈਰਉ ਮਹਲਾ ੫ ॥ (1145-8)

bhairao mehlaa 5.

Bhairao, Fifth Mehl:

ਸੰਤ ਕੀ ਨਿੰਦਾ ਜੋਨੀ ਭਵਨਾ ॥

sant kee nindaa jonee bhavnaa.

Slandering the Saints, the mortal wanders in reincarnation.

ਸੰਤ ਕੀ ਨਿੰਦਾ ਰੋਗੀ ਕਰਨਾ ॥

sant kee nindaa rogee karnaa.

Slandering the Saints, he is diseased.

ਸੰਤ ਕੀ ਨਿੰਦਾ ਦੁਖ ਸਹਾਮ ॥

sant kee nindaa dookh sahaam.

Slandering the Saints, he suffers in pain.

ਡਾਨੁ ਦੈਤ ਨਿੰਦਕ ਕਉ ਜਾਮ ॥੧॥

daan dait nindak ka-o jaam. ||1||

The slanderer is punished by the Messenger of Death. ||1||

ਸੰਤਸੰਗਿ ਕਰਹਿ ਜੋ ਬਾਦੁ ॥

satsang karahi jo baad.

Those who argue and fight with the Saints

ਤਿਨ ਨਿੰਦਕ ਨਾਹੀ ਕਿਛੁ ਸਾਦੁ ॥੧॥ ਰਹਾਉ ॥

tin nindak naahee kichh saad. ||1|| rahaa-o.

- those slanderers find no happiness at all.

||1||Pause||

ਭਗਤ ਕੀ ਨਿੰਦਾ ਕੰਧੁ ਛੇਦਾਵੈ ॥

bhagat kee nindaa kanDh chhaydaavai.

Slandering the devotees, the wall of the mortal's body is shattered.

ਭਗਤ ਕੀ ਨਿੰਦਾ ਨਰਕੁ ਭੁੰਚਾਵੈ ॥

bhagat kee nindaa narak bhunchaavai.

Slandering the devotees, he suffers in hell.

ਭਗਤ ਕੀ ਨਿੰਦਾ ਗਰਭ ਮਹਿ ਗਲੈ ॥

bhagat kee nindaa garabh meh galai.

Slandering the devotees, he rots in the womb.

ਭਗਤ ਕੀ ਨਿੰਦਾ ਰਾਜ ਤੇ ਟਲੈ ॥੨॥

bhagat kee nindaa raaj tay talai. ||2||

Slandering the devotees, he loses his realm and power. ||2||

ਨਿੰਦਕ ਕੀ ਗਤਿ ਕਤਹੂ ਨਾਹਿ ॥

nindak kee gat kathoo naahi.

The slanderer finds no salvation at all.

ਆਪਿ ਬੀਜਿ ਆਪੇ ਹੀ ਖਾਹਿ ॥

aap beej aapay hee khaahi.

He eats only that which he himself has planted.

ਚੋਰ ਜਾਰ ਜੁਆਰ ਤੇ ਬੁਰਾ ॥

chor jaar joo-aar tay buraa.

He is worse than a thief, a lecher, or a gambler.

ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ॥੩॥

anhodaa bhaar nindak sir Dharaa. ||3||

The slanderer places an unbearable burden upon his head. ||3||

ਪਾਰਬ੍ਰਹਮ ਕੇ ਭਗਤ ਨਿਰਵੈਰ ॥

paarbarahm kay bhagat nirvair.

The devotees of the Supreme Lord God are beyond hate and vengeance.

ਸੋ ਨਿਸਤਰੈ ਜੋ ਪੂਜੈ ਪੈਰ ॥

so nistarai jo poojai pair.

Whoever worships their feet is emancipated.

ਆਦਿ ਪੁਰਖਿ ਨਿੰਦਕੁ ਭੋਲਾਇਆ ॥

aad purakh nindak bholaa-i-aa.

The Primal Lord God has deluded and confused the slanderer.

ਨਾਨਕ ਕਿਰਤੁ ਨ ਜਾਇ ਮਿਟਾਇਆ ॥੪॥੨੧॥੩੪॥

naanak kirat na jaa-ay mitaa-i-aa. ||4||21||34||

O Nanak, the record of one's past actions

cannot be erased. ||4||21||34||

**Kabir:**

ਗਉੜੀ ॥ (339-2)

ga-orhee.

Gauree:

ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥

ninda-o ninda-o mo ka-o log ninda-o.

Slander me, slander me - go ahead, people,  
and slander me.

ਨਿੰਦਾ ਜਨ ਕਉ ਖਰੀ ਪਿਆਰੀ ॥

nindaa jan ka-o kharee pi-aaree.

Slander is pleasing to the Lord's humble  
servant.

ਨਿੰਦਾ ਬਾਪੁ ਨਿੰਦਾ ਮਹਤਾਰੀ ॥੧॥ ਰਹਾਉ ॥

nindaa baap nindaa mehtaaree. ||1|| rahaa-o.

Slander is my father, slander is my mother.

||1||Pause||

ਨਿੰਦਾ ਹੋਇ ਤ ਬੈਕੁੰਠਿ ਜਾਈਐ ॥

nindaa ho-ay ta baikunth jaa-ee-ai.

If I am slandered, I go to heaven;

ਨਾਮੁ ਪਦਾਰਥੁ ਮਨਹਿ ਬਸਾਈਐ ॥

naam padaarath maneh basaa-ee-ai.

the wealth of the Naam, the Name of the Lord,  
abides within my mind.

ਰਿਦੈ ਸੁਧ ਜਉ ਨਿੰਦਾ ਹੋਇ ॥

ridai suDh ja-o nindaa ho-ay.

If my heart is pure, and I am slandered,

ਹਮਰੇ ਕਪਰੇ ਨਿੰਦਕੁ ਧੋਇ ॥੧॥

hamray kapray nindak Dho-ay. ||1||

then the slanderer washes my clothes. ||1||

ਨਿੰਦਾ ਕਰੈ ਸੁ ਹਮਰਾ ਮੀਤੁ ॥

nindaa karai so hamraa meet.

One who slanders me is my friend;

ਨਿੰਦਕ ਮਾਹਿ ਹਮਾਰਾ ਚੀਤੁ ॥

nindak maahi hamaaraa cheet.

the slanderer is in my thoughts.

ਨਿੰਦਕੁ ਸੋ ਜੋ ਨਿੰਦਾ ਹੋਰੈ ॥

nindak so jo nindaa horai.

The slanderer is the one who prevents me from  
being slandered.

ਹਮਰਾ ਜੀਵਨੁ ਨਿੰਦਕੁ ਲੋਰੈ ॥੨॥

hamraa jeevan nindak lorai. ||2||

The slanderer wishes me long life. ||2||

ਨਿੰਦਾ ਹਮਰੀ ਪ੍ਰੇਮ ਪਿਆਰੁ ॥

nindaa hamree paraym pi-aar.

I have love and affection for the slanderer.

ਨਿੰਦਾ ਹਮਰਾ ਕਰੈ ਉਧਾਰੁ ॥

nindaa hamraa karai uDhaar.

Slander is my salvation.

ਜਨ ਕਬੀਰ ਕਉ ਨਿੰਦਾ ਸਾਰੁ ॥

jan kabeer ka-o nindaa saar.

Slander is the best thing for servant Kabeer.

ਨਿੰਦਕੁ ਡੂਬਾ ਹਮ ਉਤਰੇ ਪਾਰਿ ॥੩॥੨੦॥੭੧॥

nindak doobaa ham utray paar. ||3||20||71||

The slanderer is drowned, while I am carried  
across. ||3||20||71||

ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ

॥੧॥ ਰਹਾਉ ॥

raajaa raam too<sup>N</sup> aisaa nirbha-o taran taaran

raam raa-i-aa. ||1|| rahaa-o.

O my Sovereign Lord King, You are Fearless;

You are the Carrier to carry us across, O my

Lord King. ||1||Pause||

ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹੁ ਹਮ ਨਾਹੀ ॥

jab ham hotay tab tum naahee ab tum hahu

ham naahee.

When I was, then You were not; now that You  
are, I am not.

ਅਬ ਹਮ ਤੁਮ ਏਕ ਭਏ ਹਰਿ ਏਕੈ ਦੇਖਤ ਮਨੁ ਪਤੀਆਰੀ

॥੧॥

ab ham tum ayk bha-ay heh aykai daykhat man

patee-aahee. ||1||

Now, You and I have become one; seeing this,

my mind is content. ||1||

ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥

jab buDh hotee tab bal kaisaa ab buDh bal

na khataa-ee.

When there was wisdom, how could there be  
strength? Now that there is wisdom, strength

cannot prevail.

ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ

॥੨॥੨੧॥੭੨॥

kahi kabeer buDh har la-ee mayree

buDh badlee siDh paa-ee. ||2||21||72||

Says Kabeer, the Lord has taken away my

wisdom, and I have attained spiritual

perfection. ||2||21||72||